

ਦਫ਼ਤਰ ਡਾਇਰੈਕਟਰ ਰਾਜ ਸਿੱਖਿਆ ਖੇਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ
ਬਲਾਕ-ਈ, ਛੇਵੀ ਮੰਜਿਲ, ਪੰਜਾਬ ਸਕੂਲ ਸਿੱਖਿਆ ਬੋਰਡ ਕੰਪ., ਫੇਜ਼-8 ਐਸ.ਏ.ਐਸ ਨਗਰ
ਫੋਨ ਨੰਬਰ: 0172-2212221

ਵੱਲ

ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ. ਅਤੇ ਐ. ਸਿ.)
ਸਮੂਹ ਡਾਇਟ ਪ੍ਰਿੰਸੀਪਲ,
ਸਮੂਹ ਸਕੂਲ ਮੁੱਖੀ,
ਪੰਜਾਬ।

ਮੀਮੇ ਨੰ: SCERT/SCI/2021391515

ਮਿਤੀ: 18/12/2021

ਵਿਸ਼ਾ-ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮਿਤੀ 22-12-2021 ਅਤੇ 23-12-2021 ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਉਣ ਸੰਬੰਧੀ।

1.0 ਉਪਰੋਕਤ ਵਿਸ਼ੇ ਤੇ ਧਿਆਨ ਦੇਣ ਦੀ ਖੇਚਲ ਕੀਤੀ ਜਾਵੇ।

2.0 ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਪੜ੍ਹਦੇ ਵਿਦਿਆਰਥੀਆਂ ਦਾ ਦਸੰਬਰ ਪ੍ਰੀਖਿਆਵਾਂ ਦਾ ਵਿਸ਼ਾਵਾਰ ਮੁਲਾਂਕਣ ਕਰਕੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸਬੰਧੀ ਮਾਪਿਆਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ **ਮਿਤੀ 22.12.2021 ਅਤੇ 23.12.2021 ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।**

3.0 ਮਾਪੇ-ਅਧਿਆਪਕ ਮਿਲਣੀ ਨੂੰ ਸਫ਼ਲ ਬਣਾਉਣ ਲਈ ਹੇਠ ਲਿਖੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ:-

- ਇਸ ਮਿਲਣੀ ਨੂੰ ਸਫ਼ਲ ਬਣਾਉਣ ਲਈ ਸਮੂਹ ਅਧਿਕਾਰੀ, ਸਕੂਲ ਮੁਖੀ, ਅਧਿਆਪਕ ਅਤੇ

ਪੜ੍ਹੇ ਪੰਜਾਬ, ਪੜ੍ਹਾਓ ਪੰਜਾਬ' ਟੀਮ ਮੈਂਬਰ ਅਨਾਊਂਸਮੈਂਟ ਕਰਵਾਕੇ, ਪੋਸਟਰ ਜਾਰੀ ਕਰਕੇ ,ਸੋਸ਼ਲ ਮੀਡੀਆ ਤੇ ਆਡੀਓ-ਲਿਖਤ ਮੈਸੇਜ ਕਰਕੇ, ਅਖਬਾਰਾਂ ਵਿੱਚ PTM ਸਬੰਧੀ ਜਾਣਕਾਰੀ ਦੇ ਕੇ ਸਾਰੇ ਮਾਪਿਆਂ ਅਤੇ ਕਮਿਊਨਿਟੀ ਮੈਂਬਰਾਂ ਨੂੰ ਅਗੇਤ ਵਿੱਚ ਜਾਣੂ ਕਰਵਾਉਣਗੇ।

- ਦਸੰਬਰ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਮਾਪਿਆਂ ਨਾਲ ਸਾਂਝਾ ਕੀਤਾ ਜਾਵੇ।
- ਮਿਲਣੀ ਤੋਂ ਪਹਿਲਾਂ ਸਕੂਲ ਮੁਖੀਆਂ ਵੱਲੋਂ ਸਟਾਫ਼ ਨਾਲ ਮੀਟਿੰਗ ਕੀਤੀ ਜਾਵੇ ਅਤੇ ਮਿਲਣੀ ਸਬੰਧੀ ਅਹਿਮ ਮੁੱਦਿਆਂ 'ਤੇ ਗੱਲ-ਬਾਤ ਕੀਤੀ ਜਾਵੇ।
- ਮਾਪੇ ਅਧਿਆਪਕ ਮਿਲਣੀ ਵਿੱਚ ਇਹ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾਵੇ ਕਿ ਮਾਪੇ ਅਤੇ ਹੋਰ ਕਮਿਊਨਿਟੀ ਮੈਂਬਰਾਂ ਨੂੰ ਪੂਰਾ ਆਦਰ ਦਿੱਤਾ ਜਾਵੇ। ਉਹਨਾਂ ਦੇ ਬੈਠਣ ਦਾ ਸਹੀ ਇੰਤਜਾਮ ਹੋਵੇ ਅਤੇ ਉਹਨਾਂ ਨੂੰ ਮਿਲਣੀ ਲਈ ਜਿਆਦਾ ਉਡੀਕ ਨਾ ਕਰਨੀ ਪਵੇ।
- ਅਧਿਆਪਕ ਮਾਪੇ ਮਿਲਣੀ ਵਿੱਚ ਹੋਈ ਗੱਲਬਾਤ ਦੀਆਂ ਵੀਡੀਓਜ਼/ ਫੋਟੋਆਂ ਸੋਸ਼ਲ ਮੀਡੀਆ ਰਾਹੀਂ ਆਮ ਲੋਕਾਂ ਨਾਲ ਸਾਂਝੀਆਂ ਕੀਤੀਆਂ ਜਾਣ।
- ਸਕੂਲ ਮੁਖੀ ਇਸ ਮਾਪੇ ਅਧਿਆਪਕ ਮਿਲਣੀ ਵਿੱਚ ਆਪ ਵੀ ਭਾਗ ਲੈਂਦੇ ਹੋਏ ਅਧਿਆਪਕਾਂ ਦਾ ਸਹਿਯੋਗ ਕਰਨਗੇ ਅਤੇ ਇਹਨਾਂ ਮਿਲਣੀਆਂ ਸਬੰਧੀ ਇਕੱਤਰ ਡਾਟੇ ਨੂੰ ਗੂਗਲ ਫਾਰਮ ਰਾਹੀਂ ਨਿਰਧਾਰਿਤ ਪ੍ਰੋਫਾਰਮੇ ਵਿੱਚ ਭਰਨ ਦਾ ਕੰਮ ਕਰਨਗੇ।
- ਇਸ ਤੋਂ ਇਲਾਵਾ ਸਮੂਹ ਅਧਿਕਾਰੀ, ਸਕੂਲ ਮੁਖੀ, ਪੜ੍ਹੇ ਪੰਜਾਬ ਟੀਮ ਮੈਂਬਰ ਇਸ ਮਾਪੇ-ਅਧਿਆਪਕ ਮਿਲਣੀ ਵਿੱਚ ਰੈਂਡਮ ਪੱਧਰ 'ਤੇ ਭਾਗ ਲੈਂਦੇ ਹੋਏ ਇਹਨਾਂ ਮਿਲਣੀਆਂ ਨੂੰ ਏਜੰਡੇ ਅਨੁਸਾਰ ਸਾਰੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੁਆਰਾ ਕੀਤੇ ਜਾਣਾ ਯਕੀਨੀ ਬਣਾਉਣਗੇ।

4.0 ਸਰਕਾਰ ਵੱਲੋਂ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ, ਇਹ ਮਾਪੇ ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ। ਮਾਪੇ-ਅਧਿਆਪਕ ਮਿਲਣੀ ਨੂੰ ਸਕਾਰਾਤਮਕ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਇਹ ਮਿਲਣੀ ਹੇਠ ਲਿਖੇ ਏਜੰਡੇ ਤਹਿਤ ਕਰਵਾਈ ਜਾਵੇ:-

- ਵਿਦਿਆਰਥੀ ਦੇ ਚੰਗੇ ਪੱਖਾਂ ਜਿਵੇਂ ਜਮਾਤ ਵਿੱਚ ਕਾਰਗੁਜ਼ਾਰੀ, ਹਾਜ਼ਰੀ, ਹੋਮਵਰਕ, ਸੁਦੰਰ ਲਿਖਾਈ ਆਦਿ ਸੰਬੰਧੀ ਮਾਪਿਆਂ ਕੋਲ ਪ੍ਰਸੰਸਾ ਕਰਨੀ।
- ਮਾਪਿਆਂ ਨੂੰ ਇਸ ਗੱਲ ਵੀ ਪ੍ਰੇਰਿਤ ਕੀਤਾ ਜਾਵੇ ਕਿ ਉਹ ਹਰ ਰੋਜ਼ ਆਪਣੇ ਬੱਚਿਆਂ ਨਾਲ ਸਕੂਲ ਵਿੱਚ ਕਰਵਾਈ ਜਾ ਰਹੀ ਪੜ੍ਹਾਈ ਬਾਰੇ ਗੱਲ-ਬਾਤ ਕਰਨ।
- PTM ਦੌਰਾਨ ਸਕੂਲ ਵਿੱਚ ਇੱਕ 'ਸੁਝਾਅ ਬਾਕਸ' ਵੀ ਰੱਖਿਆ ਜਾਵੇ ਤਾਂ ਜੋ ਮਾਪਿਆਂ ਅਤੇ ਬੱਚਿਆਂ ਦੇ ਸੁਝਾਵਾਂ ਦਾ ਫਾਇਦਾ ਉਠਾਇਆ ਜਾ ਸਕੇ। ਅਧਿਆਪਕਾਂ ਦੁਆਰਾ ਚਰਚਾ ਦੌਰਾਨ ਮਾਪਿਆਂ ਅਤੇ ਵਿਦਿਆਰਥੀਆਂ ਨੂੰ 'ਸੁਝਾਅ ਬਾਕਸ' ਅਤੇ ਇਸਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾਵੇ।



ਜਰਨੈਲ ਸਿੰਘ, ਡਾਇਰੈਕਟਰ

- ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ।

ਪਿੱਠ ਅੰਕਣ ਨੰ: SCERT/SCI/2021391515

ਮਿਤੀ: 18/12/2021

ਉਪਰੋਕਤ ਦਾ ਉਤਾਰਾ ਹੇਠ ਲਿਖਿਆਂ ਨੂੰ ਸੂਚਨਾ ਅਤੇ ਯੋਗ ਕਾਰਵਾਈ ਹਿੱਤ ਭੇਜਿਆ ਜਾਂਦਾ ਹੈ:

1. ਪੀ.ਏ. ਟੂ ਮਾਨਯੋਗ ਸਕੱਤਰ ਸਕੂਲ ਸਿੱਖਿਆ, ਪੰਜਾਬ।
2. ਪੀ.ਏ. ਟੂ ਮਾਨਯੋਗ ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ।
3. ਡੀ.ਪੀ.ਆਈ. (ਸੈ.ਸਿੱ), ਪੰਜਾਬ।



ਜਰਨੈਲ ਸਿੰਘ, ਡਾਇਰੈਕਟਰ

ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ।